

ਸੂਹੀ ਮਹਲਾ ੫ ॥

Soohee, Fifth Mehl:

ਬੁਰੇ ਕਾਮ ਕਉ ਉਠਿ ਖਲੋਇਆ ॥

He gets up early, to do his evil deeds,

ਨਾਮ ਕੀ ਬੇਲਾ ਪੈ ਪੈ ਸੋਇਆ ॥੧॥

but when it is time to meditate on the Naam, the Name of the Lord, then he sleeps. ||1||

ਅਉਸਰੁ ਅਪਨਾ ਬੁਝੈ ਨ ਇਆਨਾ ॥

The ignorant person does not take advantage of the opportunity.

ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥

He is attached to Maya, and engrossed in worldly delights. ||1||Pause||

ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥

He rides the waves of greed, puffed up with joy.

ਸਾਧ ਜਨਾ ਕਾ ਦਰਸੁ ਨ ਡੀਠਾ ॥੨॥

He does not see the Blessed Vision of the Darshan of the Holy. ||2||

ਕਬਹੂ ਨ ਸਮਝੈ ਅਗਿਆਨੁ ਗਵਾਰਾ ॥

The ignorant clown will never understand.

ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥

Again and again, he becomes engrossed in entanglements. ||1||Pause||

ਬਿਖੈ ਨਾਦ ਕਰਨ ਸੁਣਿ ਭੀਨਾ ॥

He listens to the sounds of sin and the music of corruption, and he is pleased.

ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥

His mind is too lazy to listen to the Praises of the Lord. ||3||

ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥

You do not see with your eyes - you are so blind!

ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥

You shall have to leave all these false affairs. ||1||Pause||

ਕਹੁ ਨਾਨਕ ਪ੍ਰਭ ਬਖਸ਼ ਕਰੀਜੈ ॥
Says Nanak, please forgive me, God.

ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥
Have Mercy upon me, and bless me with the Saadh Sangat, the Company of
the Holy. ||4||

ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥
He alone obtains something, who becomes the dust under the feet of all.

ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
And he alone repeats the Naam, whom God causes to understand.
||1||Pause||2||8||